

ਰਾਮਕਲੀ ਮਹਲਾ ੧ ॥

Raamkalee, First Mehl:

ਜਾ ਹਰਿ ਪ੍ਰਭਿ ਕਿਰਪਾ ਧਾਰੀ ॥

When the Lord God showered His Mercy,

ਤਾ ਹਉਮੈ ਵਿਚਹੁ ਮਾਰੀ ॥

egotism was eradicated from within me.

ਸੋ ਸੇਵਕਿ ਰਾਮ ਪਿਆਰੀ ॥

That humble servant is very dear to the Lord,

ਜੋ ਗੁਰ ਸਬਦੀ ਬੀਚਾਰੀ ॥੧॥

who contemplates the Word of the Guru's Shabad. ||1||

ਸੋ ਹਰਿ ਜਨੁ ਹਰਿ ਪ੍ਰਭ ਭਾਵੈ ॥

That humble servant of the Lord is pleasing to his Lord God;

ਅਹਿਨਿਸਿ ਭਗਤਿ ਕਰੇ ਦਿਨੁ ਰਾਤੀ ਲਾਜ ਛੋਡਿ ਹਰਿ ਕੇ ਗੁਣ ਗਾਵੈ ॥੧॥ ਰਹਾਉ ॥

day and night, he performs devotional worship, day and night. Disregarding his own honor, he sings the Glorious Praises of the Lord. ||1||Pause||

ਧੁਨਿ ਵਾਜੇ ਅਨਹਦ ਘੋਰਾ ॥

The unstruck melody of the sound current resonates and resounds;

ਮਨੁ ਮਾਨਿਆ ਹਰਿ ਰਸਿ ਮੋਰਾ ॥

my mind is appeased by the subtle essence of the Lord.

ਗੁਰ ਪੂਰੈ ਸਚੁ ਸਮਾਇਆ ॥

Through the Perfect Guru, I am absorbed in Truth.

ਗੁਰੁ ਆਦਿ ਪੁਰਖੁ ਹਰਿ ਪਾਇਆ ॥੨॥

Through the Guru, I have found the Lord, the Primal Being. ||2||

ਸਭਿ ਨਾਦ ਬੇਦ ਗੁਰਬਾਣੀ ॥

Gurbani is the sound current of the Naad, the Vedas, everything.

ਮਨੁ ਰਾਤਾ ਸਾਰਿਗਪਾਣੀ ॥

My mind is attuned to the Lord of the Universe.

ਤਹ ਤੀਰਥ ਵਰਤ ਤਪ ਸਾਰੇ ॥

He is my sacred shrine of pilgrimage, fasting and austere self-discipline.

ਗੁਰ ਮਿਲਿਆ ਹਰਿ ਨਿਸਤਾਰੇ ॥੩॥

The Lord saves, and carries across, those who meet with the Guru. ||3||

ਜਹ ਆਪੁ ਗਇਆ ਭਉ ਭਾਗਾ ॥

One whose self-conceit is gone, sees his fears run away.

ਗੁਰ ਚਰਣੀ ਸੇਵਕੁ ਲਾਗਾ ॥

That servant grasps the Guru's feet.

ਗੁਰਿ ਸਤਿਗੁਰਿ ਭਰਮੁ ਚੁਕਾਇਆ ॥

The Guru, the True Guru, has expelled my doubts.

ਕਹੁ ਨਾਨਕ ਸਬਦਿ ਮਿਲਾਇਆ ॥੪॥੧੦॥

Says Nanak, I have merged into the Word of the Shabad. ||4||10||